

ਬਿਹਾਗੜਾ ਮਹਲਾ ੫ ਛੰਤ ॥

Bihaagraa, Fifth Mehl, Chhant:

ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥

Listen to my prayer, O my Lord and Master.

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥

I am filled with millions of sins, but still, I am Your slave.

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥

O Destroyer of pain, Bestower of Mercy, Fascinating Lord, Destroyer of sorrow and strife,

ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥

I have come to Your Sanctuary; please preserve my honor. You are all-pervading, O Immaculate Lord.

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥

He hears and beholds all; God is with us, the nearest of the near.

ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

O Lord and Master, hear Nanak's prayer; please save the servants of Your household. ||1||

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥

You are eternal and all-powerful; I am a mere beggar, Lord.

ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥

I am intoxicated with the love of Maya - save me, Lord!

ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥

Bound down by greed, emotional attachment and corruption, I have made so many mistakes.

ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥

The creator is both attached and detached from entanglements; one obtains the fruits of his own actions.

ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥

Show kindness to me, O Purifier of sinners; I am so tired of wandering through reincarnation.

ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥

Prays Nanak, I am the slave of the Lord; God is the Support of my soul, and my breath of life. ||2||

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥

You are great and all-powerful; my understanding is so inadequate, O Lord.

ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥

You cherish even the ungrateful ones; Your Glance of Grace is perfect, Lord.

ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੁ ਨ ਜਾਨਾ ॥

Your wisdom is unfathomable, O Infinite Creator. I am lowly, and I know nothing.

ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੁ ਨੀਚੁ ਇਆਨਾ ॥

Forsaking the jewel, I have saved the shell; I am a lowly, ignorant beast.

ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥

I have kept that which forsakes me, and is very fickle, continually committing sins, again and again.

ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੇਰੀ ॥੩॥

Nanak seeks Your Sanctuary, Almighty Lord and Master; please, preserve my honor. ||3||

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥

I was separated from Him, and now, He has united me with Himself.

ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥

In the Saadh Sangat, the Company of the Holy, I sing the Glorious Praises of the Lord.

ਗੁਣ ਗਾਇ ਗੋਵਿੰਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥

Singing the Praises of the Lord of the Universe, the ever-sublime blissful Lord is revealed to me.

ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥

My bed is adorned with God; my God has made me His own.

ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੁਖੁ ਨ ਪਾਇਆ ॥

Abandoning anxiety, I have become carefree, and I shall not suffer in pain any longer.

ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

Nanak lives by beholding the Blessed Vision of His Darshan, singing the Glorious Praises of the Lord of the Universe, the ocean of excellence.

॥4॥5॥8॥